

ਆਸਾ ਮਹਲਾ ੫ ॥

Aasaa, Fifth Mehl:

ਜਿਨ੍ਹਾ ਨ ਵਿਸਰੈ ਨਾਮੁ ਸੇ ਕਿਨੇਹਿਆ ॥

What are they like - those who do not forget the Naam, the Name of the Lord?

ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ ॥੧॥

Know that there is absolutely no difference; they are exactly like the Lord. ||1||

ਮਨੁ ਤਨੁ ਹੋਇ ਨਿਹਾਲੁ ਤੁਮ੍ ਸੰਗਿ ਭੇਟਿਆ ॥

The mind and body are enraptured, meeting with You, O Lord.

ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥੧॥ ਰਹਾਉ ॥

Peace is obtained, by the favor of the Lord's humble servant; all pains are taken away. ||1||Pause||

ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨੁ ਖੇ ॥

As many as are the continents of the world, so many have been saved.

ਜਿਨ੍ਹ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥

Those, in whose minds You Yourself dwell, O Lord, are the perfect devotees. ||2||

ਜਿਸ ਨੇ ਮੰਨੇ ਆਪਿ ਸੋਈ ਮਾਨੀਐ ॥

Those whom You approve, are approved.

ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥

Such a celebrated and honored person is known everywhere. ||3||

ਦਿਨਸੁ ਰੈਣਿ ਆਰਾਧਿ ਸਮਾਲੇ ਸਾਹ ਸਾਹ ॥

Day and night, with every breath to worship and adore the Lord

ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥

- please, O True Supreme King, fulfill this, Nanak's desire. ||4||6||108||